

ਸਾਰਗ ਮਹਲਾ ੫ ॥

Saarang, Fifth Mehl:

ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥

O mother, True, True True is the Lord, and True, True, True is His Holy Saint.

ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥

The Word which the Perfect Guru has spoken, I have tied to my robe.

||1||Pause||

ਨਿਸਿ ਬਾਸੁਰ ਨਖਿਅਤ੍ਰੁ ਬਿਨਾਸੀ ਰਵਿ ਸਸੀਅਰ ਬੇਨਾਧਾ ॥

Night and day, and the stars in the sky shall vanish. The sun and the moon shall vanish.

ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥

The mountains, the earth, the water and the air shall pass away. Only the Word of the Holy Saint shall endure. ||1||

ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥

Those born of eggs shall pass away, and those born of the womb shall pass away. Those born of the earth and sweat shall pass away as well.

ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥

The four Vedas shall pass away, and the six Shaastras shall pass away. Only the Word of the Holy Saint is eternal. ||2||

ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥

Raajas, the quality of energetic activity shall pass away. Taamas, the quality of lethargic darkness shall pass away. Saatvas, the quality of peaceful light shall pass away as well.

ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥

All that is seen shall pass away. Only the Word of the Holy Saint is beyond destruction. ||3||

ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥

He Himself is Himself by Himself. All that is seen is His play.

ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

He cannot be found by any means. O Nanak, meeting with the Guru, God is found. ||4||6||